

Translation courtesy of:



<http://www.sikhitomax.com>

This Shabad is by Guru Amar Daas Ji in Raag Prabhaatee on Panna 1334

ਪ੍ਰਭਾਤੀ ਮਹਲਾ ੩ ॥

prabh**aa**th**ee** mehal**aa** 3 ||
Prabhaatee, Third Mehl:

ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥

g**ur**am**ukh** har j**eeo** sadh**aa** dh**h**iaav**ah**u jab lag j**ee**a para**an** ||
As Gurmukh, meditate on the Dear Lord forever, as long as there is the breath of life.

ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥

g**ur** sabadh**ee** man n**ir**amal h**oo**aa ch**oo**kaa man abh**i**maan ||
Through the Word of the Guru's Shabad, the mind becomes immaculate, and egotistical pride is expelled from the mind.

ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥

safal janam th**is** pra**aa**nee ka**er**aa har k**ai** na**am** sama**an** ||1||
Fruitful and prosperous is the life of that mortal being, who is absorbed in the Name of the Lord.
||1||

ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥

m**ae**rae man g**ur** k**ee** s**ikh** su**nee**jai ||
O my mind, listen to the Teachings of the Guru.

ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥

har k**aa** na**am** sadh**aa** sukhadh**aa**th**aa** sehaj**ae** har ras p**ee**jai ||1|| reh**aa**o ||
The Name of the Lord is the Giver of peace forever. With intuitive ease, drink in the Sublime Essence of the Lord. ||1||Pause||

ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥

m**oo**l pashh**aa**nan th**in** n**ij** ghar va**aa**saa sehaj**ae** h**ee** sukh h**oo**ee ||
Those who understand their own origin dwell within the home of their inner being, in intuitive peace and poise.

ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥

g**ur** k**ai** sabadh kamal parag**aa**siaa hou**mai** dhuramath kh**oo**ee ||
Through the Word of the Guru's Shabad, the heart-lotus blossoms forth, and egotism and evil-mindedness are eradicated.

ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥

sabhan**aa** meh**i** ea**eko** sach varath**ai** v**iralaa** bo**ojhai** ko**ee** ||2||
The One True Lord is pervading amongst all; those who realize this are very rare. ||2||

ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥

g**uramath**ee man n**iramal** ho**aa** a(n)m**rith** thath vak**haanai** ||
Through the Guru's Teachings, the mind becomes immaculate, speaking the Ambrosial Essence.

ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥

har **kaa** na**am** sad**aa** man vas**iaa** v**ich** man h**ee** man ma**anai** ||
The Name of the Lord dwells in the mind forever; within the mind, the mind is pleased and appeased.

ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥

sadh bal**ihaaree** gur ap**unae** vittah**u** j**ith** a**aatham** ra**am** pashh**aanai** ||3||
I am forever a sacrifice to my Guru, through whom I have realized the Lord, the Supreme Soul. ||3||

ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥

ma**anas** janam sath**iguroo** n **saeviaa** birath**haa** janam gav**aaeiaa** ||
Those human beings who do not serve the True Guru - their lives are uselessly wasted.

ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥

nadhar kar**ae** th**aa(n)** sath**igur** ma**elae** sehaj**ae** sehaj sam**aaeiaa** ||
When God bestows His Glance of Grace, then we meet the True Guru, merging in intuitive peace and poise.

ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥

na**anak** na**am** mil**ai** vadd**iaaee** po**orai** bh**aaag** dh**hiaeiaa** ||4||5||
O Nanak, by great good fortune, the Naam is bestowed; by perfect destiny, meditate. ||4||5||

This Shabad is by Guru Arjan Dev Ji in Raag Saarang on Panna 1215

ਸਾਰਗ ਮਹਲਾ ੫ ॥

saarag mehalaa 5 ॥
Saarang, Fifth Mehl:

ਰਸਨਾ ਜਪਤੀ ਤੂੰਹੀ ਤੂੰਹੀ ॥

rasanaa japathee thoohee thoohee ॥
My tongue chants Your Name, Your Name.

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਸ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

maath garabh thum hee prathipaalak srith ma(n)ddal eik thuhiee ॥1॥ rehaao ॥
In the mother's womb, You sustained me, and in this mortal world, You alone help me.
॥1॥Pause॥

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

thumehi pithaa thum hee fun maathaa thumehi meeth hith bhraathaa ॥
You are my Father, and You are my Mother; You are my Loving Friend and Sibling.

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

thum paravaar thumehi aadhhaaraa thumehi jeeaa praanadhaathaa ॥1॥
You are my Family, and You are my Support. You are the Giver of the Breath of Life. ॥1॥

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

thumehi khajeeanaa thumehi jareenaa thum hee maanik laalaa ॥
You are my Treasure, and You are my Wealth. You are my Gems and Jewels.

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

thumehi paarajaath gur thae paaeae tho naanak bheae nihaalaa ॥2॥33॥56॥
You are the wish-fulfilling Elysian Tree. Nanak has found You through the Guru, and now he is enraptured. ॥2॥33॥56॥